

ਸੋਰਠਿ ਮਃ ੩ ਦੁਤੁਕੇ ॥

ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ
ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ
ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਉਪਜੈ ਭਾਈ ਮਨਮੁਖਿ ਦੂਜੈ ਭਾਇ ॥
ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੁ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ
ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥
ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ
ਸਬਦੀ ਮੇਲਾਇ ॥੪॥੮॥

(ਅੰਗ: ੬੦੨)

ਪੰਜਾਬੀ ਵਿਆਖਿਆ:

ਸੋਰਠਿ ਮਃ ੩ ਦੁਤੁਕੇ ॥

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ
ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ । ਹੇ ਭਾਈ!
ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ।੧। ਹੇ ਮਨ!
ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ । ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ ।
ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ । ਰਹਾਉ। ਹੇ ਭਾਈ! ਗੁਰੂ ਤੋਂ
ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ
ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ
ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ
ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ
ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ । ਹੇ ਭਾਈ! ਗੁਰੂ ਦੇ
ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩। ਹੇ ਭਾਈ! ਜੇਹੜਾ ਮਨੁੱਖ
ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ । ਹੇ ਨਾਨਕ! ਗੁਰੂ ਦੀ ਰਾਹੀਂ
ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।੪।੮।

English Translation:

SORAT'H, THIRD MEHL, DU-TUKAS:

Meeting the True Guru, one turns away from the world, O Siblings of Destiny; when he remains
dead while yet alive, he obtains true understanding. He alone is the Guru, and he alone is a Sikh, O
Siblings of Destiny, whose light merges in the Light. || 1 || O my mind, be lovingly attuned to the
Name of the Lord, Har, Har. Chanting the Name of the Lord, it seems so sweet to the mind, O
Siblings of Destiny; the Gurmukhs obtain a place in the Court of the Lord. || Pause || Without the
Guru, love for the Lord does not well up, O Siblings of Destiny; the self-willed manmukhs are
engrossed in the love of duality. Actions performed by the manmukh are like the threshing of the
chaff — they obtain nothing for their efforts. || 2 || Meeting the Guru, the Naam comes to permeate
the mind, O Siblings of Destiny, with true love and affection. He always sings the Glorious Praises
of the Lord, O Siblings of Destiny, with infinite love for the Guru. || 3 || How blessed and
approved is his coming into the world, O Siblings of Destiny, who focuses his mind on serving the
Guru. O Nanak, the Name of the Lord is obtained, O Siblings of Destiny, through the Word of the
Guru's Shabad, and we merge with the Lord. || 4 || 8 ||